

ਮਾਰੂ ਮਹਲਾ ੪ ਘਰੁ ੩

Maaroo, Fourth Mehl, Third House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥

Take the treasure of the Name of the Lord, Har, Har. Follow the Guru's Teachings, and the Lord shall bless you with honor.

ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ ॥

Here and hereafter, the Lord goes with you; in the end, He shall deliver you.

ਜਿਥੈ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ ॥੧॥

Where the path is difficult and the street is narrow, there the Lord shall liberate you. ||1||

ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ ਦ੍ਰਿੜਾਇ ॥

O my True Guru, implant within me the Name of the Lord, Har, Har.

ਮੇਰਾ ਮਾਤ ਪਿਤਾ ਸੁਤ ਬੰਧਯੋ ਮੈ ਹਰਿ ਬਿਨੁ ਅਵਰੁ ਨ ਮਾਇ ॥੧॥ ਰਹਾਉ ॥

The Lord is my mother, father, child and relative; I have none other than the Lord, O my mother. ||1||Pause||

ਮੈ ਹਰਿ ਬਿਰਹੀ ਹਰਿ ਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥

I feel the pains of love and yearning for the Lord, and the Name of the Lord. If only someone would come and unite me with Him, O my mother.

ਤਿਸੁ ਆਗੈ ਮੈ ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥

I bow in humble devotion to one who inspires me to meet with my Beloved.

ਸਤਿਗੁਰੁ ਪੁਰਖੁ ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥੨॥

The almighty and merciful True Guru unites me with the Lord God instantaneously. ||2||

ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਇ ॥

Those who do not remember the Name of the Lord, Har, Har, are most unfortunate, and are slaughtered.

ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥

They wander in reincarnation, again and again; they die, and are re-born, and continue coming and going.

ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥੩॥

Bound and gagged at Death's Door, they are cruelly beaten, and punished in the Court of the Lord. ||3||

ਤੂ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿ ਰਾਇ ॥

O God, I seek Your Sanctuary; O my Sovereign Lord King, please unite me with Yourself.

ਹਰਿ ਧਾਰਿ ਕ੍ਰਿਪਾ ਜਗਜੀਵਨਾ ਗੁਰ ਸਤਿਗੁਰ ਕੀ ਸਰਣਾਇ ॥

O Lord, Life of the World, please shower me with Your Mercy; grant me the Sanctuary of the Guru, the True Guru.

ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥੪॥੧॥੩॥

The Dear Lord, becoming merciful, has blended servant Nanak with Himself. ||4||1||3||